

 Print Page

Sri Guru Granth Sahib

Displaying 16 of

ਸੁਣਹਿ ਵਖਾਣਹਿ ਜੇਤੜੇ ਹਉ ਤਿਨ ਬਲਿਹਾਰੈ ਜਾਉ ॥

Sunehi Vakhaanehi Jaetharrae Ho Thin Balihaarai Jao ||

I am a sacrifice to those who hear and chant the True Name.

ਸਿਰੀਰਾਗੁ (ਮਃ ੧) (੫) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੬ ਪੰ. ੧

Sri Raag Guru Nanak Dev

ਤਾ ਮਨੁ ਖੀਵਾ ਜਾਣੀਐ ਜਾ ਮਹਲੀ ਪਾਏ ਥਾਉ ॥੨॥

Thaa Man Kheevaa Jaaneeai Jaa Mehalee Paaeae Thhaao ||2||

Only one who obtains a room in the Mansion of the Lord's Presence is deemed to be truly intoxicated.

||2||

ਸਿਰੀਰਾਗੁ (ਮਃ ੧) (੫) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੧੬ ਪੰ. ੧

Sri Raag Guru Nanak Dev

ਨਾਉ ਨੀਰੁ ਚੰਗਿਆਈਆ ਸਤੁ ਪਰਮਲੁ ਤਨਿ ਵਾਸੁ ॥

Nao Neer Changiaaeaaa Sath Paramal Than Vaas ||

Bathe in the waters of Goodness and apply the scented oil of Truth to your body,

ਸਿਰੀਰਾਗੁ (ਮਃ ੧) (੫) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੧੬ ਪੰ. ੨

Sri Raag Guru Nanak Dev

ਤਾ ਮੁਖੁ ਹੋਵੈ ਉਜਲਾ ਲਖ ਦਾਤੀ ਇਕ ਦਾਤਿ ॥

Thaa Mukh Hovai Oujalaa Lakh Dhaathee Eik Dhaath ||

And your face shall become radiant. This is the gift of 100,000 gifts.

ਸਿਰੀਰਾਗੁ (ਮਃ ੧) (੫) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੧੬ ਪੰ. ੨

Sri Raag Guru Nanak Dev

ਦੁਖ ਤਿਸੈ ਪਹਿ ਆਖੀਅਹਿ ਸੁਖ ਜਿਸੈ ਹੀ ਪਾਸਿ ॥੩॥

Dhookh Thisai Pehi Aakheeahi Sookh Jisai Hee Paas ||3||

Tell your troubles to the One who is the Source of all comfort. ||3||

ਸਿਰੀਰਾਗੁ (ਮਃ ੧) (੫) ੩:੩ - ਗੁਰੂ ਗ੍ਰੰਥ ਸਾਹਿਬ: ਅੰਗ ੧੬ ਪੰ. ੩

Sri Raag Guru Nanak Dev

ਸੋ ਕਿਉ ਮਨਹੁ ਵਿਸਾਰੀਐ ਜਾ ਕੇ ਜੀਅ ਪਰਾਣ ॥

So Kio Manahu Visaareeai Jaa Kae Jeea Paraan ||

How can you forget the One who created your soul, and the praanaa, the breath of life?

ਸਿਰੀਰਾਗੁ (ਮਃ ੧) (੫) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੧੬ ਪੰ. ੩
Sri Raag Guru Nanak Dev

ਤਿਸੁ ਵਿਣੁ ਸਭੁ ਅਪਵਿਤ੍ਰੁ ਹੈ ਜੇਤਾ ਪੈਨਣੁ ਖਾਣੁ ॥

This Vin Sabh Apavithra Hai Jaethaa Painan Khaan ||

Without Him, all that we wear and eat is impure.

ਸਿਰੀਰਾਗੁ (ਮਃ ੧) (੫) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੧੬ ਪੰ. ੪
Sri Raag Guru Nanak Dev

ਹੋਰਿ ਗਲਾਂ ਸਭਿ ਕੂੜੀਆ ਤੁਧੁ ਭਾਵੈ ਪਰਵਾਣੁ ॥੪॥੫॥

Hor Galaan Sabh Koorreeaa Thudhh Bhaavai Paravaan ||4||5||

Everything else is false. Whatever pleases Your Will is acceptable. ||4||5||

ਸਿਰੀਰਾਗੁ (ਮਃ ੧) (੫) ੪:੩ - ਗੁਰੂ ਗ੍ਰੰਥ ਸਾਹਿਬ: ਅੰਗ ੧੬ ਪੰ. ੪
Sri Raag Guru Nanak Dev

ਸਿਰੀਰਾਗੁ ਮਹਲੁ ੧ ॥

Sireeraag Mehal 1 ||

Siree Raag, First Mehl:

ਸਿਰੀਰਾਗੁ (ਮਃ ੧) ਗੁਰੂ ਗ੍ਰੰਥ ਸਾਹਿਬ ਅੰਗ ੧੬

ਜਾਲਿ ਮੋਹੁ ਘਸਿ ਮਸੁ ਕਰਿ ਮਤਿ ਕਾਗਦੁ ਕਰਿ ਸਾਰੁ ॥

Jaal Mohu Ghas Mas Kar Math Kaagadh Kar Saar ||

Burn emotional attachment, and grind it into ink. Transform your intelligence into the purest of paper.

ਸਿਰੀਰਾਗੁ (ਮਃ ੧) (੬) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੬ ਪੰ. ੫
Sri Raag Guru Nanak Dev

ਭਾਉ ਕਲਮ ਕਰਿ ਚਿਤੁ ਲੇਖਾਰੀ ਗੁਰ ਪੁਛਿ ਲਿਖੁ ਬੀਚਾਰੁ ॥

Bhaao Kalam Kar Chith Laekhaaree Gur Pushh Likh Beechaar ||

Make the love of the Lord your pen, and let your consciousness be the scribe. Then, seek the Guru's Instructions, and record these deliberations.

ਸਿਰੀਰਾਗੁ (ਮਃ ੧) (੬) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੬ ਪੰ. ੫
Sri Raag Guru Nanak Dev

ਲਿਖੁ ਨਾਮੁ ਸਾਲਾਹ ਲਿਖੁ ਲਿਖੁ ਅੰਤੁ ਨ ਪਾਰਾਵਾਰੁ ॥੧॥

Likh Naam Saalaah Likh Likh Anth N Paaraavaar ||1||

Write the Praises of the Naam, the Name of the Lord; write over and over again that He has no end or limitation. ||1||

ਸਿਰੀਰਾਗੁ (ਮਃ ੧) (੬) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੧੬ ਪੰ. ੬
Sri Raag Guru Nanak Dev

ਬਾਬਾ ਏਹੁ ਲੇਖਾ ਲਿਖਿ ਜਾਣੁ ॥

Baabaa Eaehu Laekhaa Likh Jaan ||

O Baba, write such an account,

ਸਿਰੀਰਾਗੁ (ਮਃ ੧) (੬) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੬ ਪੰ. ੬

Sri Raag Guru Nanak Dev

ਜਿਥੈ ਲੇਖਾ ਮੰਗੀਐ ਤਿਥੈ ਹੋਇ ਸਚਾ ਨੀਸਾਣੁ ॥੧॥ ਰਹਾਉ ॥

Jithhai Laekhaa Mangeeai Thithhai Hoe Sachaa Neesaan ||1|| Rehaao ||

That when it is asked for, it will bring the Mark of Truth. ||1||Pause||

ਸਿਰੀਰਾਗੁ (ਮਃ ੧) (੬) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੬ ਪੰ. ੭

Sri Raag Guru Nanak Dev

ਜਿਥੈ ਮਿਲਹਿ ਵਡਿਆਈਆ ਸਦ ਖੁਸੀਆ ਸਦ ਚਾਉ ॥

Jithhai Milehi Vaddiaaeaa Sadh Khuseeaa Sadh Chao ||

There, where greatness, eternal peace and everlasting joy are bestowed,

ਸਿਰੀਰਾਗੁ (ਮਃ ੧) (੬) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੬ ਪੰ. ੭

Sri Raag Guru Nanak Dev

ਤਿਨ ਮੁਖਿ ਟਿਕੇ ਨਿਕਲਹਿ ਜਿਨ ਮਨਿ ਸਚਾ ਨਾਉ ॥

Thin Mukh Ttikae Nikalehi Jin Man Sachaa Nao ||

The faces of those whose minds are attuned to the True Name are anointed with the Mark of Grace.

ਸਿਰੀਰਾਗੁ (ਮਃ ੧) (੬) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੬ ਪੰ. ੮

Sri Raag Guru Nanak Dev

ਕਰਮਿ ਮਿਲੈ ਤਾ ਪਾਈਐ ਨਾਹੀ ਗਲੀ ਵਾਉ ਦੁਆਉ ॥੨॥

Karam Milai Thaa Paaeeai Naahee Galee Vao Dhuaao ||2||

If one receives God's Grace, then such honors are received, and not by mere words. ||2||

ਸਿਰੀਰਾਗੁ (ਮਃ ੧) (੬) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੧੬ ਪੰ. ੮

Sri Raag Guru Nanak Dev

ਇਕਿ ਆਵਹਿ ਇਕਿ ਜਾਹਿ ਉਠਿ ਰਖੀਅਹਿ ਨਾਵ ਸਲਾਰ ॥

Eik Aavehi Eik Jaahi Outh Rakheeahi Naav Salaar ||

Some come, and some arise and depart. They give themselves lofty names.

ਸਿਰੀਰਾਗੁ (ਮਃ ੧) (੬) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੧੬ ਪੰ. ੯

Sri Raag Guru Nanak Dev

ਇਕਿ ਉਪਾਏ ਮੰਗਤੇ ਇਕਨਾ ਵਡੇ ਦਰਵਾਰ ॥

Eik Oupaaee Mangathae Eikanaa Vaddae Dharavaar ||

Some are born beggars, and some hold vast courts.

ਸਿਰੀਰਾਗੁ (ਮਃ ੧) (੬) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੧੬ ਪੰ. ੯

Sri Raag Guru Nanak Dev

ਅਗੈ ਗਇਆ ਜਾਣੀਐ ਵਿਣੁ ਨਾਵੈ ਵੇਕਾਰ ॥੩॥

Agai Gaeiaa Jaaneeai Vin Naavai Vaekaar ||3||

Going to the world hereafter, everyone shall realize that without the Name, it is all useless. ||3||

ਸਿਰੀਰਾਗੁ (ਮਃ ੧) (੬) ੩:੩ - ਗੁਰੂ ਗ੍ਰੰਥ ਸਾਹਿਬ: ਅੰਗ ੧੬ ਪੰ. ੧੦

Sri Raag Guru Nanak Dev

ਭੈ ਤੇਰੈ ਡਰੁ ਅਗਲਾ ਖਪਿ ਖਪਿ ਛਿਜੈ ਦੇਹ ॥

Bhai Thaerai Ddar Agalaa Khap Khap Shhijai Dhaeh ||

I am terrified by the Fear of You, God. Bothered and bewildered, my body is wasting away.

ਸਿਰੀਰਾਗੁ (ਮਃ ੧) (੬) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੧੬ ਪੰ. ੧੦

Sri Raag Guru Nanak Dev

ਨਾਵ ਜਿਨਾ ਸੁਲਤਾਨ ਖਾਨ ਹੋਦੇ ਡਿਠੇ ਖੇਹ ॥

Naav Jinaa Sulathaan Khaan Hodhae Ddithae Khaeh ||

Those who are known as sultans and emperors shall be reduced to dust in the end.

ਸਿਰੀਰਾਗੁ (ਮਃ ੧) (੬) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੧੬ ਪੰ. ੧੧

Sri Raag Guru Nanak Dev

ਨਾਨਕ ਉਠੀ ਚਲਿਆ ਸਭਿ ਕੂੜੇ ਤੁਟੇ ਨੇਹ ॥੪॥੬॥

Naanak Outhee Chaliaa Sabh Koorrae Thuttae Naeh ||4||6||

O Nanak, arising and departing, all false attachments are cut away. ||4||6||

ਸਿਰੀਰਾਗੁ (ਮਃ ੧) (੬) ੪:੩ - ਗੁਰੂ ਗ੍ਰੰਥ ਸਾਹਿਬ: ਅੰਗ ੧੬ ਪੰ. ੧੧

Sri Raag Guru Nanak Dev

ਸਿਰੀਰਾਗੁ ਮਹਲਾ ੧ ॥

Sireeraag Mehalaa 1 ||

Siree Raag, First Mehl:

ਸਿਰੀਰਾਗੁ (ਮਃ ੧) ਗੁਰੂ ਗ੍ਰੰਥ ਸਾਹਿਬ ਅੰਗ ੧੬

ਸਭਿ ਰਸ ਮਿਠੇ ਮੰਨਿਐ ਸੁਣਿਐ ਸਾਲੋਣੇ ॥

Sabh Ras Mithae Manniai Suniai Saalonae ||

Believing, all tastes are sweet. Hearing, the salty flavors are tasted;

ਸਿਰੀਰਾਗੁ (ਮਃ ੧) (੭) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੬ ਪੰ. ੧੨

Sri Raag Guru Nanak Dev

ਖਟ ਤੁਰਸੀ ਮੁਖਿ ਬੋਲਣਾ ਮਾਰਣ ਨਾਦ ਕੀਏ ॥

Khatt Thurasee Mukh Bolanaa Maaran Naadh Keeeae ||

Chanting with one's mouth, the spicy flavors are savored. All these spices have been made from the Sound-current of the Naad.

ਸਿਰੀਰਾਗੁ (ਮਃ ੧) (੭) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੬ ਪੰ. ੧੨

Sri Raag Guru Nanak Dev

ਛਤੀਹ ਅੰਮ੍ਰਿਤ ਭਾਉ ਏਕੁ ਜਾ ਕਉ ਨਦਰਿ ਕਰੇਇ ॥੧॥

Shhatheeh Anmrith Bhaao Eaek Jaa Ko Nadhar Karaee ||1||

The thirty-six flavors of ambrosial nectar are in the Love of the One Lord; they are tasted only by one who is blessed by His Glance of Grace. ||1||

ਸਿਰੀਰਾਗੁ (ਮਃ ੧) (੭) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੧੬ ਪੰ. ੧੩

Sri Raag Guru Nanak Dev

ਬਾਬਾ ਹੋਰੁ ਖਾਣਾ ਖੁਸੀ ਖੁਆਰੁ ॥

Baabaa Hor Khaanaa Khusee Khuaar ||

O Baba, the pleasures of other foods are false.

ਸਿਰੀਰਾਗੁ (ਮਃ ੧) (੭) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੬ ਪੰ. ੧੩

Sri Raag Guru Nanak Dev

ਜਿਤੁ ਖਾਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥

Jith Khaadhhai Than Peerreeai Man Mehi Chalehi Vikaar ||1|| Rehaao ||

Eating them, the body is ruined, and wickedness and corruption enter into the mind. ||1||Pause||

ਸਿਰੀਰਾਗੁ (ਮਃ ੧) (੭) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੬ ਪੰ. ੧੪

Sri Raag Guru Nanak Dev

ਰਤਾ ਪੈਨਣੁ ਮਨੁ ਰਤਾ ਸੁਪੇਦੀ ਸਤੁ ਦਾਨੁ ॥

Rathaa Painan Man Rathaa Supaedhee Sath Dhaan ||

My mind is imbued with the Lord's Love; it is dyed a deep crimson. Truth and charity are my white clothes.

ਸਿਰੀਰਾਗੁ (ਮਃ ੧) (੭) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੬ ਪੰ. ੧੪

Sri Raag Guru Nanak Dev

ਨੀਲੀ ਸਿਆਹੀ ਕਦਾ ਕਰਣੀ ਪਹਿਰਣੁ ਪੈਰ ਧਿਆਨੁ ॥

Neelee Siaahee Kadhaa Karanee Pehiran Pair Dhiaan ||

The blackness of sin is erased by my wearing of blue clothes, and meditation on the Lord's Lotus Feet is my robe of honor.

ਸਿਰੀਰਾਗੁ (ਮਃ ੧) (੭) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੬ ਪੰ. ੧੫

Sri Raag Guru Nanak Dev

ਕਮਰਬੰਦੁ ਸੰਤੋਖ ਕਾ ਧਨੁ ਜੋਬਨੁ ਤੇਰਾ ਨਾਮੁ ॥੨॥

Kamarabandh Santhokh Kaa Dhhan Joban Thaeraa Naam ||2||

Contentment is my cummerbund, Your Name is my wealth and youth. ||2||

ਸਿਰੀਰਾਗੁ (ਮਃ ੧) (੭) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੧੬ ਪੰ. ੧੫

Sri Raag Guru Nanak Dev

ਬਾਬਾ ਹੋਰੁ ਪੈਨਣੁ ਖੁਸੀ ਖੁਆਰੁ ॥

Baabaa Hor Painan Khusee Khuaar ||

O Baba, the pleasures of other clothes are false.

ਸਿਰੀਰਾਗੁ (ਮਃ ੧) (੭) ੨:੧ - ਗੁਰੂ ਗ੍ਰੰਥ ਸਾਹਿਬ : ਅੰਗ ੧੬ ਪੰ. ੧੬

Sri Raag Guru Nanak Dev

ਜਿਤੁ ਪੈਐ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥

Jith Paidhhai Than Peerreeai Man Mehi Chalehi Vikaar ||1|| Rehaao ||

Wearing them, the body is ruined, and wickedness and corruption enter into the mind. ||1||Pause||

ਸਿਰੀਰਾਗੁ (ਮਃ ੧) (੭) ੨:੨ - ਗੁਰੂ ਗ੍ਰੰਥ ਸਾਹਿਬ : ਅੰਗ ੧੬ ਪੰ. ੧੬

Sri Raag Guru Nanak Dev

ਘੋੜੇ ਪਾਖਰ ਸੁਇਨੇ ਸਾਖਤਿ ਬੁਝਣੁ ਤੇਰੀ ਵਾਟ ॥

Ghorrae Paakhar Sueinae Saakhath Boojhan Thaeree Vaatt ||

The understanding of Your Way, Lord, is horses, saddles and bags of gold for me.

ਸਿਰੀਰਾਗੁ (ਮਃ ੧) (੭) ੩:੧ - ਗੁਰੂ ਗ੍ਰੰਥ ਸਾਹਿਬ : ਅੰਗ ੧੬ ਪੰ. ੧੭

Sri Raag Guru Nanak Dev

ਤਰਕਸ ਤੀਰ ਕਮਾਣ ਸਾਂਗ ਤੇਗਬੰਦ ਗੁਣ ਧਾਤੁ ॥

Tharakas Theer Kamaan Saang Thaegabandh Gun Dhhaath ||

The pursuit of virtue is my bow and arrow, my quiver, sword and scabbard.

ਸਿਰੀਰਾਗੁ (ਮਃ ੧) (੭) ੩:੨ - ਗੁਰੂ ਗ੍ਰੰਥ ਸਾਹਿਬ : ਅੰਗ ੧੬ ਪੰ. ੧੭

Sri Raag Guru Nanak Dev

ਵਾਜਾ ਨੇਜਾ ਪਤਿ ਸਿਉ ਪਰਗਟੁ ਕਰਮੁ ਤੇਰਾ ਮੇਰੀ ਜਾਤਿ ॥੩॥

Vaajaa Naejaa Path Sio Paragatt Karam Thaeraa Maeree Jaath ||3||

To be distinguished with honor is my drum and banner. Your Mercy is my social status. ||3||

ਸਿਰੀਰਾਗੁ (ਮਃ ੧) (੭) ੩:੩ - ਗੁਰੂ ਗ੍ਰੰਥ ਸਾਹਿਬ : ਅੰਗ ੧੬ ਪੰ. ੧੭

Sri Raag Guru Nanak Dev

ਬਾਬਾ ਹੋਰੁ ਚੜਣਾ ਖੁਸੀ ਖੁਆਰੁ ॥

Baabaa Hor Charranaa Khusee Khuaar ||

O Baba, the pleasures of other rides are false.

ਸਿਰੀਰਾਗੁ (ਮਃ ੧) (੭) ੩:੧ - ਗੁਰੂ ਗ੍ਰੰਥ ਸਾਹਿਬ : ਅੰਗ ੧੬ ਪੰ. ੧੮

Sri Raag Guru Nanak Dev

ਜਿਤੁ ਚੜੀਐ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥

Jith Charriai Than Peerreeai Man Mehi Chalehi Vikaar ||1|| Rehaao ||

By such rides, the body is ruined, and wickedness and corruption enter into the mind. ||1||Pause||

ਸਿਰੀਰਾਗੁ (ਮਃ ੧) (੭) ੩:੨੨ - ਗੁਰੂ ਗ੍ਰੰਥ ਸਾਹਿਬ : ਅੰਗ ੧੬ ਪੰ. ੧੮

Sri Raag Guru Nanak Dev

ਘਰ ਮੰਦਰ ਖੁਸੀ ਨਾਮ ਕੀ ਨਦਰਿ ਤੇਰੀ ਪਰਵਾਰੁ ॥

Ghar Mandhar Khusee Naam Kee Nadhar Thaeree Paravaar ||

The Naam, the Name of the Lord, is the pleasure of houses and mansions. Your Glance of Grace is my family, Lord.

ਸਿਰੀਰਾਗੁ (ਮਃ ੧) (੭) ੪:੧ - ਗੁਰੂ ਗ੍ਰੰਥ ਸਾਹਿਬ : ਅੰਗ ੧੬ ਪੰ. ੧੯

Sri Raag Guru Nanak Dev